

CODE : **72/C**

620/C

Roll No. :

Total No. of Questions : 12 |

| Total No. of Printed Pages : 4

X

2325

ਸਲਾਨਾ ਪਰੀਖਿਆ ਪ੍ਰਣਾਲੀ

PUNJABI

Paper : B

(Morning Session)



Time Allowed : 3 Hours

Maximum Marks : 65

- ਨੋਟ : (i) ਆਪਣੀ ਉੱਤਰ-ਪੱਤਰੀ ਦੇ ਟਾਈਟਲ ਪੰਨੇ 'ਤੇ ਵਿਸ਼ਾ-ਕੋਡ/ਪੇਪਰ-ਕੋਡ ਵਾਲੇ ਖਾਨੇ ਵਿੱਚ ਵਿਸ਼ਾ-ਕੋਡ/ਪੇਪਰ-ਕੋਡ 72/C ਜ਼ਰੂਰ ਦਰਜ ਕਰੋ।
- (ii) ਉੱਤਰ-ਪੱਤਰੀ ਲੈਂਦੇ ਹੀ ਇਸ ਦੇ ਪੰਨੇ ਗਿਣ ਕੇ ਦੇਖ ਲਓ ਕਿ ਇਸ ਵਿੱਚ ਟਾਈਟਲ ਸਹਿਤ 24 ਪੰਨੇ ਹਨ ਅਤੇ ਠੀਕ ਕ੍ਰਮਵਾਰ ਹਨ।
- (iii) ਉੱਤਰ-ਪੱਤਰੀ ਵਿੱਚ ਖਾਲੀ ਪੰਨਾ/ਪੰਨੇ ਛੱਡਣ ਤੋਂ ਬਾਅਦ ਹੱਲ ਕੀਤੇ ਗਏ ਪ੍ਰਸ਼ਨ/ਪ੍ਰਸ਼ਨਾਂ ਦਾ ਮੁਲਾਂਕਣ ਨਹੀਂ ਕੀਤਾ ਜਾਵੇਗਾ।
- (iv) ਕੋਈ ਵਾਧੂ ਸ਼ੀਟ ਨਹੀਂ ਮਿਲੇਗੀ। ਇਸ ਲਈ ਉੱਤਰ ਢੁਕਵੇਂ ਹੀ ਲਿਖੋ ਅਤੇ ਲਿਖਿਆ ਉੱਤਰ ਨਾ ਕੱਟੋ।
- (v) ਸਾਰੇ ਪ੍ਰਸ਼ਨ ਜ਼ਰੂਰੀ ਹਨ।
- (vi) ਪ੍ਰਸ਼ਨ-ਪੱਤਰ ਵਿੱਚ ਕੁੱਲ 12 ਪ੍ਰਸ਼ਨ ਹਨ।



1. ਵਸਤੂਨਿਸ਼ਠ ਪ੍ਰਸ਼ਨ :

10 × 1 = 10

- (ੳ) 'ਗਰੀਬ ਨਾਲ ਵਿਰਲਾ ਹੀ ਚੰਗਾ ਵਰਤਾਅ ਕਰਦਾ ਹੈ।' ਵਾਕ ਵਿੱਚ ਪੜਨਾਂਵ ਦੀ ਕਿਹੜੀ ਕਿਸਮ ਦੀ ਵਰਤੋਂ ਕੀਤੀ ਗਈ ਹੈ? 1
- (ਅ) 'ਛੁੱਟੀਆਂ ਵਿੱਚ ਮੈਂ ਖੂਬ ਖੇਡਦਾ ਸਾਂ।' ਵਾਕ ਦਾ ਕਾਲ-ਰੂਪ ਕਿਹੜਾ ਹੈ। 1
- (ੲ) 'ਉੱਦਮ' ਸ਼ਬਦ ਦਾ ਵਿਰੋਧਾਰਥਕ ਸ਼ਬਦ ਲਿਖੋ। 1
- (ਸ) ਵਿਆਕਰਨ ਦੇ ਮੁੱਖ ਅੰਗ ਕਿੰਨੇ ਹਨ? 1
- (ਹ) ਉਹ ਕਿਹੜਾ ਸਾਧਨ ਹੈ ਜਿਸ ਰਾਹੀਂ ਮਨੁੱਖ ਆਪਣੇ ਵਿਚਾਰ ਤੇ ਭਾਵ ਦੂਜਿਆਂ ਤੱਕ ਪਹੁੰਚਾਉਂਦਾ ਹੈ? 1
- (ਕ) ਵਿਆਕਰਨ ਅਨੁਸਾਰ ਮੂੰਹ ਵਿੱਚੋਂ ਨਿਕਲਨ ਵਾਲੀ ਅਵਾਜ਼ ਨੂੰ ਕੀ ਕਹਿੰਦੇ ਹਨ? 1
- (ਖ) ਧੁਨੀਆਂ ਨੂੰ ਲਿਖਤੀ ਰੂਪ ਵਿੱਚ ਅੰਕਿਤ ਕਰਨ ਲਈ ਵਰਤੇ ਜਾਣ ਵਾਲੇ ਚਿੰਨ੍ਹਾਂ ਨੂੰ ਮਿਲਾ ਕੇ ਕੀ ਬਣਦਾ ਹੈ? 1
- (ਗ) ਪੜਨਾਂਵ ਦੀਆਂ ਕਿੰਨੀਆਂ ਕਿਸਮਾਂ ਹੁੰਦੀਆਂ ਹਨ? 1
- (ਘ) 'ਫਕੀਰ' ਸ਼ਬਦ ਦਾ ਇਸਤਰੀ-ਲਿੰਗ ਰੂਪ ਲਿਖੋ। 1
- (ਙ) ਗੁਰਮੁਖੀ ਲਿਖਣ ਲਈ ਦਬਾਅ ਜਾਂ ਬਲ ਦਾ ਚਿੰਨ੍ਹ ਕਿਹੜਾ ਹੈ? 1

2. ਹੇਠ ਲਿਖੇ ਵਿਸ਼ਿਆਂ ਵਿੱਚੋਂ ਕਿਸੇ ਇੱਕ ਵਿਸ਼ੇ ਉੱਤੇ ਲਗ-ਪਗ 400 ਸ਼ਬਦਾਂ ਦਾ ਲੇਖ ਲਿਖੋ : 10

- (ੳ) ਕੰਪਿਊਟਰ
- (ਅ) ਡਾ. ਭੀਮ ਰਾਓ ਅੰਬੇਦਕਰ
- (ੲ) ਪ੍ਰਦੂਸ਼ਣ ਦੀ ਸਮੱਸਿਆ
- (ਸ) ਸਾਡੇ ਮੇਲੇ ਅਤੇ ਤਿਉਹਾਰ
- (ਹ) ਵਿਦਿਆਰਥੀ ਅਤੇ ਅਨੁਸ਼ਾਸਨ



3. ਆਪਣੇ ਗੂੜ੍ਹੇ ਮਿੱਤਰ/ਸਹੇਲੀ ਨੂੰ ਚਿੱਠੀ ਲਿਖੋ ਕਿ ਉਹ ਪੜ੍ਹਾਈ ਅਤੇ ਖੇਡਾਂ ਵਿੱਚ ਬਰਾਬਰ ਦਿਲਚਸਪੀ ਲਵੇ।

2 + 3 + 1 = 6

ਜਾਂ

ਡਾਇਰੈਕਟਰ ਦੂਰਦਰਸ਼ਨ ਕੇਂਦਰ ਜਲੰਧਰ ਨੂੰ ਬੇਨਤੀ-ਪੱਤਰ ਲਿਖ ਕੇ ਵਿਦਿਆਰਥੀਆਂ ਲਈ ਪ੍ਰਸਾਰਿਤ ਕੀਤੇ ਪ੍ਰੋਗਰਾਮਾਂ ਬਾਰੇ ਰਾਏ ਦੇ ਕੇ ਉਹਨਾਂ ਨੂੰ ਹੋਰ ਚੰਗੇਰਾ ਬਣਾਉਣ ਲਈ ਸੁਝਾਅ ਦਿਓ।

4. ਹੇਠ ਲਿਖੇ ਪੈਰੇ ਦੀ ਸੰਖੇਪ ਰਚਨਾ ਲਗ-ਪਗ ਇੱਕ ਤਿਹਾਈ ਸ਼ਬਦਾਂ ਵਿੱਚ ਲਿਖੋ ਅਤੇ ਢੁਕਵਾਂ ਸਿਰਲੇਖ ਵੀ ਲਿਖੋ :

$$5 + 1 = 6$$

ਚੰਗੀਆਂ ਪੁਸਤਕਾਂ ਮਨੁੱਖ ਲਈ ਵਰਦਾਨ ਹਨ। ਜਦੋਂ ਦੁੱਖਾਂ-ਮੁਸੀਬਤਾਂ ਦੇ ਕਾਲੇ ਬੱਦਲ ਸਾਡੇ ਜੀਵਨ ਨੂੰ ਹਨੇਰੀ ਬੁੱਕਲ ਵਿੱਚ ਲਪੇਟ ਲੈਂਦੇ ਹਨ ਅਤੇ ਸਾਡੇ ਸੰਗੀ-ਸਾਥੀ ਤੇ ਮਿੱਤਰ-ਦੋਸਤ ਸਾਥ ਛੱਡ ਜਾਂਦੇ ਹਨ ਤਾਂ ਇਹ ਪੁਸਤਕਾਂ ਆਪਣੇ ਮਿੱਠੇ ਅਤੇ ਸਿਆਣੇ ਬੋਲਾਂ ਨਾਲ ਸਾਡਾ ਹੌਸਲਾ ਵਧਾਉਂਦੀਆਂ ਹਨ, ਸਾਨੂੰ ਢਾਰਸ ਦਿੰਦੀਆਂ ਹਨ ਅਤੇ ਸਾਡੇ ਗਿਆਨ ਵਿੱਚ ਵਾਧਾ ਕਰਦੀਆਂ ਹਨ। ਇਹ ਸਾਨੂੰ ਦਿੜ੍ਹਤਾ ਨਾਲ ਜਿਉਣ ਦੀ ਜਾਚ ਦੱਸਦੀਆਂ ਹਨ। ਮਨੁੱਖ ਦੀ ਹਜ਼ਾਰਾਂ ਵਰ੍ਹਿਆਂ ਦੀ ਸਿਆਣਪ ਅਤੇ ਤਜਰਬਿਆਂ ਦਾ ਨਿਚੋੜ ਇਹਨਾਂ ਵਿੱਚ ਛੁਪਿਆ ਹੁੰਦਾ ਹੈ। ਇਹਨਾਂ ਦੇ ਬੂਹੇ ਹਰ ਛੋਟੇ-ਵੱਡੇ, ਉੱਚੇ-ਨੀਵੇਂ, ਅਮੀਰ-ਗਰੀਬ ਲਈ ਸਦਾ ਖੁੱਲ੍ਹੇ ਰਹਿੰਦੇ ਹਨ। ਇਹ ਸਾਨੂੰ ਇੱਕ ਅਜਿਹੀ ਦੌਲਤ ਨਾਲ ਮਾਲਾ-ਮਾਲ ਕਰਦੀਆਂ ਹਨ ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਪਾਣੀ ਰੋੜ੍ਹ ਨਹੀਂ ਸਕਦਾ, ਅੱਗ ਸਾੜ ਨਹੀਂ ਸਕਦੀ, ਚੰਗੀਆਂ ਪੁਸਤਕਾਂ ਮਨੁੱਖ ਦੀਆਂ ਸੱਚੀਆਂ ਦੋਸਤ ਹੁੰਦੀਆਂ ਹਨ; ਉਹ ਦੋਸਤ ਜੋ ਕਦੇ ਬੁਰਾ ਨਹੀਂ ਸੋਚ ਸਕਦਾ ਅਤੇ ਕਦੇ ਧੋਖਾ ਨਹੀਂ ਦਿੰਦਾ। ਵੱਡੇ ਭਾਗਾਂ ਵਾਲੇ ਹਨ ਉਹ ਲੋਕ ਜਿਨ੍ਹਾਂ ਨੂੰ ਉੱਤਮ ਪੁਸਤਕਾਂ ਪੜ੍ਹਨ ਦਾ ਸ਼ੌਕ ਹੈ।

5. ਹੇਠ ਲਿਖੇ ਮੁਹਾਵਰਿਆਂ ਵਿੱਚੋਂ ਕੇਵਲ ਤਿੰਨ ਨੂੰ ਵਾਕਾਂ ਵਿੱਚ ਇਸ ਤਰ੍ਹਾਂ ਵਰਤੋ ਕਿ ਅਰਥ ਸਪਸ਼ਟ ਹੋ ਜਾਣ :

$$3 \times 2 = 6$$

- (ੳ) ਪੱਲੇ ਬੰਨ੍ਹ ਲੈਣਾ
 (ਅ) ਲੋਹਾ ਮੰਨਣਾ
 (ੲ) ਉੱਚਾ ਸਾਹ ਨਾ ਕੱਢਣਾ
 (ਸ) ਸੁੱਤੀ ਕਲਾ ਜਗਾਉਣਾ
 (ਹ) ਖੂਨ ਸਫ਼ੈਦ ਹੋਣਾ
 (ਕ) ਡੰਡੇ ਵਜਾਉਣਾ



6. ਵਿਸਰਾਮ-ਚਿੰਨ੍ਹ ਲਾ ਕੇ ਹੇਠਾਂ ਦਿੱਤੇ ਵਾਕ ਨੂੰ ਦੁਬਾਰਾ ਲਿਖੋ :

$$6 \times \frac{1}{2} = 3$$


ਰੋਟੀ ਟੁੱਕ ਤਿਆਰ ਕਰਨ ਚ ਹੋਰ ਕਿੰਨਾ ਸਮਾਂ ਲੱਗੇਗਾ ਭੁੱਖ ਨਾਲ ਹੁਣ ਢਿੱਡ ਵਿੱਚ ਚੂਹੇ ਨੱਚ ਰਹੇ ਹਨ ਖੇਤੋਂ ਮੁੜੇ ਪਿਆਰਾ ਸਿੰਘ ਨੇ ਕਿਹਾ।

7. ਹੇਠ ਲਿਖੇ ਪੁਸ਼ਨਾਂ ਦੇ ਸੰਖੇਪ ਉੱਤਰ ਲਿਖੋ :

$$2 + 2 + 2 = 6$$

- (ੳ) 1. ਵਿਆਕਰਨ ਕਿਸ ਨੂੰ ਕਹਿੰਦੇ ਹਨ? 2
 2. ਟਕਸਾਲੀ ਜਾਂ ਮਿਆਰੀ ਪੰਜਾਬੀ ਭਾਸ਼ਾ ਕਿਸ ਨੂੰ ਕਹਿੰਦੇ ਹਨ? 2
 (ਅ) ਪੰਜਾਬੀ ਵਿੱਚ ਸੂਰ-ਧੁਨੀਆਂ ਕਿਹੜੀਆਂ-ਕਿਹੜੀਆਂ ਹਨ? 2



8. ਹੇਠ ਲਿਖੇ ਪ੍ਰਸ਼ਨਾਂ ਦੇ ਸੰਖੇਪ ਉੱਤਰ ਲਿਖੋ : 1 + 1 = 2
- (ੳ) 'ਅਧਕ' ਕਿਹੜੀਆਂ ਲਗਾਂ ਨਾਲ ਆ ਸਕਦੀ ਹੈ? 1
- (ਅ) ਗੁਰਮੁਖੀ ਲਿਪੀ ਵਿੱਚ ਲਗਾਖਰ ਦੀ ਗਿਣਤੀ ਕਿੰਨੀ ਹੈ? 1
9. (ੳ) ਨਾਂਵ ਜਾਂ ਕਿਰਿਆ ਦੀ ਪਰਿਭਾਸ਼ਾ ਉਦਾਹਰਨਾਂ ਸਹਿਤ ਲਿਖੋ। 2
- (ਅ) ਕਿਰਿਆ-ਵਿਸ਼ੇਸ਼ਣ ਦੀਆਂ ਕੋਈ ਦੋ ਕਿਸਮਾਂ ਉਦਾਹਰਨਾਂ ਸਹਿਤ ਲਿਖੋ। 2
- $2 + 2 = 4$
10. ਹੇਠ ਲਿਖੇ ਵਾਕ ਨੂੰ ਵਚਨ ਤੇ ਲਿੰਗ ਬਦਲਣ ਉਪਰੰਤ ਦੋ ਵੱਖ-ਵੱਖਰੇ ਵਾਕਾਂ ਵਿੱਚ ਲਿਖੋ : 2
- ਮੋਰ ਨੇ ਸੱਪ ਮਾਰ ਦਿੱਤਾ।
11. ਹੇਠ ਲਿਖੇ ਵਾਕ ਨੂੰ ਭੂਤ-ਕਾਲ ਅਤੇ ਭਵਿਖਤ-ਕਾਲ ਵਿੱਚ ਬਦਲਣ ਉਪਰੰਤ ਦੋ ਵੱਖ-ਵੱਖਰੇ ਵਾਕਾਂ ਵਿੱਚ ਲਿਖੋ : 4
- ਵਿਦਿਆਰਥਣ ਗੀਤ ਗਾ ਰਹੀ ਹੈ।
12. (ੳ) ਬਹੁਤੇ ਸ਼ਬਦਾਂ ਲਈ ਇੱਕ ਢੁਕਵਾਂ ਸ਼ਬਦ ਲਿਖੋ :  2
- ਜੋ ਧੱਖਾ ਦੇਵੇ ਅਤੇ ਔਖੇ ਵੇਲੇ ਸਾਥ ਛੱਡ ਦੇਵੇ
- (ਅ) 'ਸਰ' ਸ਼ਬਦ ਦੇ ਦੋ ਵੱਖ-ਵੱਖ ਅਰਥ ਦਰਸਾਉਂਦੇ ਵਾਕ ਬਣਾਓ। 2
- (ੲ) 'ਉਮੰਗ' ਸ਼ਬਦ ਦੇ ਦੋ ਸਮਾਨਾਰਥਕ ਸ਼ਬਦ ਲਿਖੋ। 2
- $2 + 2 + 2 = 6$

112477